

ਧਨਾਸਰੀ ਮਹਲਾ ੫ ॥
dhanaasaree mehalaa 5 |
Dhanaasaree, Fifth Mehl:

ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥
jeh jeh paekho theh hajoor dhoor kathahu n jaaee |
Wherever I look, there I see Him present; He is never far away.
ਹੇ ਭਾਈ ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ ।

ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥
rav rehiaa sarabathr mai man sadhaa dhiaaee |1|
He is all-pervading, everywhere; O my mind, meditate on Him forever. ||1||
ਹੇ (ਮੇਰੇ) ਮਨ ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ ।੧।

ਈਤ ਉਤ ਨਹੀ ਬੀਛੁੜੈ ਸੋ ਸੰਗੀ ਗਨੀਐ ॥
eeth ooth nehee beeshurrai so sangee ganeeai |
He alone is called your companion, who will not be separated from you, here or hereafter.
ਹੇ ਭਾਈ ! ਉਸ (ਪਰਮਾਤਮਾ) ਨੂੰ ਹੀ (ਅਸਲ) ਸਾਥੀ ਸਮਝਣਾ ਚਾਹੀਦਾ ਹੈ, (ਜੇਹੜਾ ਸਾਥੋਂ) ਇਸ ਲੋਕ ਵਿਚ ਪਰਲੋਕ ਵਿਚ (ਕਿਤੇ ਭੀ) ਵੱਖਰਾ ਨਹੀਂ ਹੁੰਦਾ ।

ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖ ਭਨੀਐ ॥ ਰਹਾਉ ॥
binas jaae jo nimakh mehi so alap sukh bhaneeai | rehao |
That pleasure, which passes away in an instant, is trivial. ||Pause||
ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜਾ ਅੱਖ ਝਮਕਣ ਦੇ ਸਮੇਂ ਵਿਚ ਹੀ ਮੁੱਕ ਜਾਂਦਾ ਹੈ । ਰਹਾਉ ।

ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥
prathipaalai apiaao dhaee kash oon n hoee |
He cherishes us, and gives us sustenance; He does not lack anything.
ਹੇ ਭਾਈ ! ਮੇਰਾ ਉਹ ਪ੍ਰਭੂ ਭੋਜਨ ਦੇ ਕੇ (ਸਭ ਨੂੰ) ਪਾਲਦਾ ਹੈ, (ਉਸ ਦੀ ਕਿਰਪਾ ਨਾਲ) ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ ।

ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥
saas saas sanmaalathaa maeraa prabh soee |2|
With each and every breath, my God takes care of His creatures. ||2||
ਉਹ ਪ੍ਰਭੂ (ਸਾਡੇ) ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ ।੨।

ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥
ashal ashaedh apaar prabh oochaa jaa kaa roop |
God is undeceiveable, impenetrable and infinite; His form is lofty and exalted.
ਹੇ ਭਾਈ ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ,

ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥

jap jap karehi anandh jan acharaj aanoop |3|

Chanting and meditating on the embodiment of wonder and beauty, His humble servants are in
bliss. ||3||

ਉਸ ਦੇ ਭਗਤ ਉਸ ਦਾ ਨਾਮ ਜਪ ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ ।੩।

ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥

saa math dhaehu dhaeiaal prabh jith thumehi araadhaa |

Bless me with such understanding, O Merciful Lord God, that I might remember You.

ਹੇ ਦਇਆ ਦੇ ਘਰ ਪ੍ਰਭੂ ! ਮੈਨੂੰ ਉਹ ਸਮਝ ਬਖਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ ।

ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥

naanak mangai dhaan prabh raen pag saadhaa |4|3|27|

Nanak begs God for the gift of the dust of the feet of the Saints. ||4||3||27||

ਹੇ ਪ੍ਰਭੂ ! ਨਾਨਕ (ਤੇਰੇ ਪਾਸੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ ।੪।੩।੨੭।